

*Waheguru Ji Ka Khalsa,
Waheguru Ji Ki Fateh*

Today's Hukamnama

Monday 06-04-2026

ਸੂਹੀ ਮਹਲਾ ੧ ਕਾਫੀ ਘਰੁ ੧੦

Soohee, First Mehl, Kaafee, Tenth House:
ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਰਾਪਤ ਹੁੰਦਾ ਹੈ।

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥

This human birth is so difficult to obtain; the Gurmukh obtains it.
ਨਾਯਾਬ ਹੈ ਮਨੁੱਖੀ ਜੀਵਨ। ਕੇਵਲ ਉਹੀ ਜੋ ਰੱਬ ਵੱਲ ਮੁੜਦੇ ਹਨ, ਇਸ ਨੂੰ ਪਾਉਂਦੇ ਹਨ।

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

The mind and body are dyed in the deep red color of devotional love, if it pleases the True Guru. ||1||
ਜੇਕਰ ਸੱਚੇ ਗੁਰੂ ਜੀ ਇਸ ਤਰ੍ਹਾਂ ਚਹੁਣ ਤਾਂ ਬੰਦੇ ਦੀ ਆਤਮਾ ਤੇ ਦੇਹ ਚੰਦ੍ਰਮੇ ਦੀ ਤਰ੍ਹਾਂ ਸੀਤਲ ਹੋ ਜਾਂਦੇ ਹਨ।

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥

He departs with his life embellished and successful, taking the merchandise of the True Name.
ਜੇ ਸੱਚੇ ਨਾਮ ਦੇ ਸੋਚੇ ਸੂਤ ਨੂੰ ਇਕੱਤਰ ਕਰਦਾ ਹੈ। ਉਹ ਆਪਣੇ ਜੀਵਨ ਨੂੰ ਸੰਵਾਰ ਕੇ ਤੁਰਦਾ ਹੈ।

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥

He is honored in the Darbaar, the Royal Court, of the Lord, through the Shabad, the Word of the True Guru,
and the Fear of God. ||1||Pause||

ਸੱਚੇ ਗੁਰਾਂ ਦੇ ਉਪਦੇਸ਼ ਰਾਹੀਂ ਪ੍ਰਭੂ ਦਾ ਡਰ ਧਾਰਨ ਕਰਨ ਦੁਆਰਾ, ਪ੍ਰਾਣੀ ਪ੍ਰਭੂ ਦੀ ਦਰਗਾਹ ਅੰਦਰ ਇੱਜ਼ਤ ਆਬਰੂ ਪਾਉਂਦਾ ਹੈ। ਠਹਿਰਾਉ।

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥

One who praises the True Lord with his mind and body, pleases the Mind of the True Lord.
ਉਹ, ਜੋ ਆਪਣੀ ਆਤਮਾ ਅਤੇ ਦੇਹ ਨਾਲ ਸੱਚੇ ਪ੍ਰਭੂ ਦੀ ਸਿਫਤ ਕਰਦਾ ਹੈ, ਸੱਚੇ ਸਾਈਂ ਦੇ ਚਿੱਤ ਨੂੰ ਚੰਗਾ ਲੱਗਦਾ ਹੈ।

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

Attuned to the Beloved Lord, the mind is appeased, and finds the Perfect Guru. ||2||
ਉਹ ਜੋ ਪੂਰਨ ਗੁਰਾਂ ਨੂੰ ਮਿਲ ਪੈਂਦਾ ਹੈ, ਉਸ ਦੀ ਜਿੰਦਗੀ ਆਪਣੇ ਪ੍ਰੀਤਮ ਨਾਲ ਰੰਗੀਜ ਕੇ ਸੰਤੁਸ਼ਟ ਹੋ ਜਾਂਦੀ ਹੈ।

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥

I live, by cherishing Your Glorious Virtues; You dwell deep within me.
ਮੈਂ ਤੇਰੀਆਂ ਨੇਕਿਆਂ ਨੂੰ ਚੇਤੇ ਕਰ ਕੇ ਜੀਉਂਦਾ ਹਾਂ ਹੇ ਸੁਆਮੀ! ਤੂੰ ਮੇਰੇ ਮਨ ਅੰਦਰ ਵਸਦਾ ਹੈਂ।

ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

You dwell within my mind, and so it naturally celebrates in joyful delight. ||3||
ਜਦ ਤੂੰ ਮੇਰੇ ਹਿਰਦੇ ਵਿੱਚ ਨਿਵਾਸ ਕਰਦਾ ਹੈਂ, ਤਾਂ ਇਹ ਸੁਖੈਨ ਹੀ ਆਨੰਦ ਮਾਣਦਾ ਹੈ।

ਮੂਰਖ ਮਨ ਸਮਝਾਇ ਆਖਉ ਕੇਤੜਾ ॥

O my foolish mind, how can I teach and instruct you?
ਨੀ ਮੇਰੀ ਕਮਲੀ ਜਿੰਦੜੀਏ! ਮੈਂ ਤੈਨੂੰ ਕਿਸ ਤਰ੍ਹਾਂ ਸਿਖਮਤ ਦੇਵਾਂ ਤੇ ਪੜ੍ਹਾਵਾਂ?

ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

As Gurmukh, sing the Glorious Praises of the Lord, and so become attuned to His Love. ||4||
ਗੁਰਾਂ ਦੇ ਰਾਹੀਂ ਤੂੰ ਆਪਣੇ ਸੁਆਮੀ ਦੀ ਸਿਫਤ ਗਾਇਨ ਕਰ ਅਤੇ ਉਸ ਦੀ ਪ੍ਰੀਤਅੰਦਰ ਰੰਗੀਜੀ ਰਹੁ।

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥

Continually, continuously, remember and cherish your Beloved Lord in your heart.
ਹਮੇਸ਼ਾਂ! ਹਮੇਸ਼ਾਂ ਹੀ ਤੂੰ ਆਪਣੇ ਪਿਆਰੇ ਨੂੰ ਆਪਣੇ ਚਿੱਤ ਅੰਦਰ ਯਾਦ ਕਰ।

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

For if you depart with virtue, then pain shall never afflict you. ||5||
ਜੇਕਰ ਤੂੰ ਨੇਕੀਆਂ ਸੰਯੁਗਤ ਜਾਵੇਗਾ, ਤਾਂ ਅਪਦਾ ਤੈਨੂੰ ਔਖਾ ਨਹੀਂ ਕਰੇਗੀ।

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥

The self-willed manmukh wanders around, deluded by doubt; he does not enshrine love for the Lord.
ਅਧਰਮੀ ਸੰਦੇਹ ਅੰਦਰ ਭੁਲਿਆ ਹੋਇਆ ਹੈ ਅਤੇ ਉਹ ਪ੍ਰਭੂ ਨੂੰ ਪਿਆਰ ਨਹੀਂ ਕਰਦਾ।

ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

He dies as a stranger to his own self, and his mind and body are spoiled. ||6||
ਉਹ ਐਨ ਓਪਰਾ ਹੋ ਮਰਦਾ ਹੈ ਅਤੇ ਉਸ ਦੀ ਆਤਮਾ ਦੇ ਦੇਹ ਖਰਾਬ ਹੋ ਜਾਂਦੇ ਹਨ।

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥

Performing service to the Guru, you shall go home with the profit.
ਗੁਰਾਂ ਦੀ ਘਾਲ ਕਮਾ, ਹੇ ਬੰਦੇ! ਤੂੰ ਨਫਾ ਖੱਟ ਆਪਣੇ ਘਰ ਨੂੰ ਲੈ ਜਾਵੇਗਾ।

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

Through the Word of the Guru's Bani, and the Shabad, the Word of God, the state of Nirvaanaa is attained. ||7||
ਗੁਰਾਂ ਦੀ ਬਾਣੀ ਦੁਆਰਾ ਨਿਰਲੇਪ ਪ੍ਰਭੂ ਅਨੁਭਵ ਕੀਤਾ ਜਾਂਦਾ ਹੈ।

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥

Nanak makes this one prayer: if it pleases Your Will,
ਨਾਨਕ ਇਕ ਪ੍ਰਾਰਥਨਾ ਕਰਦਾ ਹੈ, "ਹੇ ਪ੍ਰਭੂ! ਜੇਕਰ ਤੇਰੀ ਐਸੀ ਰਜਾ ਹੋਵੇ ਤਾਂ,

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

bless me with a home in Your Name, Lord, that I may sing Your Glorious Praises. ||8||1||3||
ਤੂੰ ਮੈਨੂੰ ਆਪਣੇ ਨਾਮ ਅੰਦਰ ਵਸੇਬਾ ਬਖਸ਼ ਦੇ, ਤਾਂ ਜੋ ਮੈਂ ਸਦਾ ਤੇਰੀ ਮਹਿਮਾ ਗਾਇਨ ਕਰਦਾ ਰਹਾਂ।